

ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ  
ਪਿਆਰੇ ਜੇ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰੁ ਪਹਿ ਸੰਗਿ ਪ੍ਰਭੁ  
ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ  
ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੇੜਤੇ ਹਮ  
ਜੈਸਾ ॥੩॥ {ਪੰਨਾ 247}

ਪਦਅਰਥ:- ਹਉ—ਮੈਂ। ਅਰਪੀ—ਅਰਪੀਂ, ਮੈਂ ਭੇਟ ਕਰਦਾ ਹਾਂ। ਸਭਿ—ਸਾਰੇ। ਪ੍ਰਭ ਸਦੇਸਾ—ਪ੍ਰਭੁ  
(ਦੇ ਮਿਲਾਪ ਦਾ) ਸੁਨੇਹਾ। ਸੁਥਾਨਿ—ਸੋਹਣੇ ਥਾਂ ਵਿਚ, ਸਾਧ ਸੰਗਤਿ ਵਿਚ (ਬੈਠ ਕੇ)। ਪਹਿ—  
ਪਾਸ। ਮਾਹਿ—ਵਿਚ। ਮਨਹੁ ਚਿੰਦਿਆ—ਮਨ ਤੋਂ ਚਿਤਵਿਆ ਹੋਇਆ, ਮਨ-ਇੱਛਤ। ਰੈਣਿ—ਰਾਤ।  
ਰਲੀਆ—ਮੌਜਾਂ। ਕਾਮਣਿ—(ਜੀਵ) ਇਸਤ੍ਰੀ। ਅੰਦੇਸਾ—ਚਿੰਤਾ-ਫਿਕਰ। ਹਮ—ਅਸੀਂ। ਜੈਸਾ—ਜਿਹੋ  
ਜਿਹਾ।3।

ਅਰਥ:- ਜੇਹੜਾ ਮੈਨੂੰ ਪ੍ਰਭੁ ਨਾਲ ਮਿਲਾਪ ਕਰਾਣ ਵਾਲਾ ਸੁਨੇਹਾ ਦੇਵੇ, ਮੈਂ ਉਸ ਮਿੱਤਰ ਪਿਆਰੇ ਨੂੰ  
ਆਪਣਾ ਮਨ ਭੇਟ ਕਰ ਦਿਆਂ, ਆਪਣਾ ਸਰੀਰ (ਹਿਰਦਾ) ਭੇਟ ਕਰ ਦਿਆਂ, (ਇਹ) ਸਾਰੇ ਦੇਸ਼  
(ਗਿਆਨ-ਇੰਦ੍ਰ) ਵਾਰਨੇ ਕਰ ਦਿਆਂ, ਆਪਣਾ ਸਿਰ ਉਸ ਦੇ ਹਵਾਲੇ ਕਰ ਦਿਆਂ।

(ਜਿਸ ਜੀਵ-ਇਸਤ੍ਰੀ ਨੇ) ਸਾਧ ਸੰਗਤਿ ਦੀ ਬਰਕਤਿ ਨਾਲ ਆਪਣਾ ਸਿਰ ਗੁਰੂ ਦੇ ਹਵਾਲੇ ਕਰ  
ਦਿੱਤਾ, ਗੁਰੂ ਨੇ ਉਸ ਨੂੰ ਹਿਰਦੇ ਵਿਚ ਹੀ ਵੱਸਦਾ ਪਰਮਾਤਮਾ ਵਿਖਾਲ ਦਿੱਤਾ; ਇਕ ਖਿਨ ਵਿਚ ਹੀ  
ਉਸ ਜੀਵ-ਇਸਤ੍ਰੀ ਦਾ ਸਾਰਾ ਹੀ (ਪ੍ਰਭੁ ਤੋਂ ਵਿਛੋੜੇ ਦਾ) ਦੁਖ ਦੂਰ ਹੋ ਗਿਆ, (ਕਿਉਂਕਿ) ਉਸ ਨੂੰ  
ਮਨ ਦੀ ਮੁਰਾਦ ਮਿਲ ਗਈ। ਉਹ ਜੀਵ-ਇਸਤ੍ਰੀ (ਪ੍ਰਭੁ-ਚਰਨਾਂ ਵਿਚ ਜੁੜ ਕੇ) ਦਿਨ ਰਾਤ  
ਆਤਮਕ ਆਨੰਦ ਮਾਣਦੀ ਹੈ, ਉਸ ਦੇ ਸਾਰੇ ਚਿੰਤਾ-ਫਿਕਰ ਮਿਟ ਜਾਂਦੇ ਹਨ।

ਨਾਨਕ ਬੇਨਤੀ ਕਰਦਾ ਹੈ—(ਜੇਹੜੀ ਜੀਵ-ਇਸਤ੍ਰੀ ਸਾਧ ਸੰਗਤਿ ਦਾ ਆਸਰਾ ਲੈ ਕੇ ਆਪਣਾ  
ਆਪ ਗੁਰੂ ਦੇ ਹਵਾਲੇ ਕਰਦੀ ਹੈ ਉਸ ਨੂੰ) ਖਸਮ-ਪ੍ਰਭੁ ਮਿਲ ਪੈਂਦਾ ਹੈ ਤੇ ਉਹ ਖਸਮ-ਪ੍ਰਭੁ ਐਸਾ  
ਹੈ, ਜਿਹੋ ਜਿਹਾ ਅਸੀਂ ਸਾਰੇ ਜੀਵ (ਸਦਾ) ਢੂੰਡਦੇ ਰਹਿੰਦੇ ਹਾਂ, (ਉਹੀ ਹੈ ਜਿਸ ਨੂੰ ਅਸੀਂ ਸਾਰੇ  
ਮਿਲਣਾ ਲੋੜਦੇ ਹਾਂ)।3।